

ਸੂਹੀ ਮਹਲਾ ੫ ॥

Soohee, Fifth Mehl:

ਹਰਿ ਜਪੇ ਹਰਿ ਮੰਦਰੁ ਸਾਜਿਆ ਸੰਤ ਭਗਤ ਗੁਣ ਗਾਵਹਿ ਰਾਮ ॥

Meditating on the Lord, the Lord's Temple has been built; the Saints and devotees sing the Lord's Glorious Praises.

ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਸਗਲੇ ਪਾਪ ਤਜਾਵਹਿ ਰਾਮ ॥

Meditating, meditating in remembrance of God, their Lord and Master, they discard and renounce all their sins.

ਹਰਿ ਗੁਣ ਗਾਇ ਪਰਮ ਪਦੁ ਪਾਇਆ ਪ੍ਰਭ ਕੀ ਉਤਮ ਬਾਣੀ ॥

Singing the Glorious Praises of the Lord, the supreme status is obtained. The Word of God's Bani is sublime and exalted.

ਸਹਜ ਕਥਾ ਪ੍ਰਭ ਕੀ ਅਤਿ ਮੀਠੀ ਕਥੀ ਅਕਥ ਕਹਾਣੀ ॥

God's Sermon is so very sweet. It brings celestial peace. It is to speak the Unspoken Speech.

ਭਲਾ ਸੰਜੋਗੁ ਮੂਰਤੁ ਪਲੁ ਸਾਚਾ ਅਬਿਚਲ ਨੀਵ ਰਖਾਈ ॥

The time and the moment were auspicious, blessed and true, when the eternal foundation of this Temple was placed.

ਜਨ ਨਾਨਕ ਪ੍ਰਭ ਭਏ ਦਇਆਲਾ ਸਰਬ ਕਲਾ ਬਣਿ ਆਈ ॥੧॥

O servant Nanak, God has been kind and compassionate; with all His powers, He has blessed me. ||1||

ਆਨੰਦਾ ਵਜਹਿ ਨਿਤ ਵਾਜੇ ਪਾਰਬ੍ਰਹਮੁ ਮਨਿ ਵੂਠਾ ਰਾਮ ॥

The sounds of ecstasy vibrate through me continuously. I have enshrined the Supreme Lord within my mind.

ਗੁਰਮੁਖੇ ਸਚੁ ਕਰਣੀ ਸਾਰੀ ਬਿਨਸੇ ਭ੍ਰਮ ਭੈ ਝੂਠਾ ਰਾਮ ॥

As Gurmukh, my lifestyle is excellent and true; my false hopes and doubts are dispelled.

ਅਨਹਦ ਬਾਣੀ ਗੁਰਮੁਖਿ ਵਖਾਣੀ ਜਸੁ ਸੁਣਿ ਸੁਣਿ ਮਨੁ ਤਨੁ ਹਰਿਆ ॥

The Gurmukh chants the Bani of the unstruck melody; hearing it, listening to it, my mind and body are rejuvenated.

ਸਰਬ ਸੁਖਾ ਤਿਸ ਹੀ ਬਣਿ ਆਏ ਜੋ ਪ੍ਰਭਿ ਅਪਨਾ ਕਰਿਆ ॥

All pleasures are obtained, by that one whom God makes His Own.

ਘਰ ਮਹਿ ਨਵ ਨਿਧਿ ਭਰੇ ਭੰਡਾਰਾ ਰਾਮ ਨਾਮਿ ਰੰਗੁ ਲਾਗਾ ॥

Within the home of the heart are the nine treasures, filled to overflowing. He has fallen in love with the Lord's Name.

ਨਾਨਕ ਜਨ ਪ੍ਰਭੁ ਕਦੇ ਨ ਵਿਸਰੈ ਪੂਰਨ ਜਾ ਕੇ ਭਾਗਾ ॥੨॥

Servant Nanak shall never forget God; his destiny is perfectly fulfilled. ||2||

ਛਾਇਆ ਪ੍ਰਭਿ ਛਤ੍ਰਪਤਿ ਕੀਨੀ ਸਗਲੀ ਤਪਤਿ ਬਿਨਾਸੀ ਰਾਮ ॥

God, the King, has given me shade under His canopy, and the fire of desire has been totally extinguished.

ਦੂਖ ਪਾਪ ਕਾ ਡੇਰਾ ਢਾਠਾ ਕਾਰਜੁ ਆਇਆ ਰਾਸੀ ਰਾਮ ॥

The home of sorrow and sin has been demolished, and all affairs have been resolved.

ਹਰਿ ਪ੍ਰਭਿ ਫੁਰਮਾਇਆ ਮਿਟੀ ਬਲਾਇਆ ਸਾਚੁ ਧਰਮੁ ਪੁੰਨੁ ਫਲਿਆ ॥

When the Lord God so commands, misfortune is averted; true righteousness, Dharma and charity flourish.

ਸੋ ਪ੍ਰਭੁ ਅਪੁਨਾ ਸਦਾ ਧਿਆਈਐ ਸੋਵਤ ਬੈਸਤ ਖਲਿਆ ॥

Meditate forever on your God, when you sleep and sit and stand.

ਗੁਣ ਨਿਧਾਨ ਸੁਖ ਸਾਗਰ ਸੁਆਮੀ ਜਲਿ ਥਲਿ ਮਹੀਅਲਿ ਸੋਈ ॥

The Lord and Master is the treasure of virtue, the ocean of peace; He pervades the water, the land and the sky.

ਜਨ ਨਾਨਕ ਪ੍ਰਭੁ ਕੀ ਸਰਣਾਈ ਤਿਸੁ ਬਿਨੁ ਅਵਰੁ ਨ ਕੋਈ ॥੩॥

Servant Nanak has entered God's Sanctuary; there is no other than Him. ||3||

ਮੇਰਾ ਘਰੁ ਬਨਿਆ ਬਨੁ ਤਾਲੁ ਬਨਿਆ ਪ੍ਰਭੁ ਪਰਸੇ ਹਰਿ ਰਾਇਆ ਰਾਮ ॥

My home is made, the garden and pool are made, and my Sovereign Lord God has met me.

ਮੇਰਾ ਮਨੁ ਸੋਹਿਆ ਮੀਤ ਸਾਜਨ ਸਰਸੇ ਗੁਣ ਮੰਗਲ ਹਰਿ ਗਾਇਆ ਰਾਮ ॥

My mind is adorned, and my friends rejoice; I sing the songs of joy, and the Glorious Praises of the Lord.

ਗੁਣ ਗਾਇ ਪ੍ਰਭੂ ਧਿਆਇ ਸਾਚਾ ਸਗਲ ਇਛਾ ਪਾਈਆ ॥

Singing the Glorious Praises of the True Lord God, all desires are fulfilled.

ਗੁਰ ਚਰਣ ਲਾਗੇ ਸਦਾ ਜਾਗੇ ਮਨਿ ਵਜੀਆ ਵਾਧਾਈਆ ॥

Those who are attached to the Guru's Feet are always awake and aware; His Praises resound and resonate through their minds.

ਕਰੀ ਨਦਰਿ ਸੁਆਮੀ ਸੁਖਹ ਗਾਮੀ ਹਲਤੁ ਪਲਤੁ ਸਵਾਰਿਆ ॥

My Lord and Master, the bringer of peace, has blessed me with His Grace; He has arranged this world, and the world hereafter for me.

ਬਿਨਵੰਤਿ ਨਾਨਕ ਨਿਤ ਨਾਮੁ ਜਪੀਐ ਜੀਉ ਪਿੰਡੁ ਜਿਨਿ ਧਾਰਿਆ ॥੪॥੪॥੭॥

Prays Nanak, chant the Naam, the Name of the Lord forever; He is the Support of the body and soul. ||4||4||7||